

ਤੁਰੰਤ ਰਿਲੀਜ਼ ਲਈ

ਬ੍ਰੈਮਪਟਨ ਟ੍ਰਾਂਜ਼ਿਟ ਕੋਵਿਡ-19 ਤੋਂ ਸੁਰੱਖਿਆ ਲਈ 100,000 ਮਾਸਕ ਵੰਡੇਗਾ

ਬ੍ਰੈਮਪਟਨ, ਓਨਟੈਰੀਓ (11 ਜੂਨ, 2020) –10 ਜੂਨ ਨੂੰ, ਮੇਅਰ ਪੈਟਰਿਕ ਬ੍ਰਾਉਨ ਨੇ ਕਾਉਂਸਿਲ ਦੇ ਵੱਲੋਂ, ਐਲਾਨ ਕੀਤਾ ਕਿ, ਬ੍ਰੈਮਪਟਨ ਟ੍ਰਾਂਜ਼ਿਟ (Brampton Transit), 22 ਜੂਨ ਵਾਲੇ ਹਫ਼ਤੇ ਤੋਂ ਸ਼ੁਰੂ ਕਰਦੇ ਹੋਏ, ਮਾਸਕਾਂ ਦੇ ਖ਼ਤਮ ਹੋਣ ਤੱਕ, ਆਪਣੀਆਂ ਸਵਾਰੀਆਂ ਨੂੰ 100,000 ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਮੁਫ਼ਤ ਵੰਡੇਗਾ। ਇਹ ਸਿਟੀ ਆਫ ਬ੍ਰੈਮਪਟਨ ਨੂੰ ਦੁਬਾਰਾ ਖੋਲ੍ਹਣ ਅਤੇ ਬਹਾਲੀ ਯੋਜਨਾ ਦੇ ਪਹਿਲੇ ਕਦਮ ਦੇ ਤੌਰ ਤੇ ਕੀਤਾ ਜਾਵੇਗਾ।

ਗੈਰ-ਮੈਡੀਕਲ ਮਾਸਕ, ਬ੍ਰੈਮਪਟਨ ਟ੍ਰਾਂਜ਼ਿਟ ਦੇ ਬ੍ਰੈਮਲੀ (Bramalea), ਬ੍ਰੈਮਪਟਨ ਗੇਟਵੇ (Brampton Gateway) ਅਤੇ ਡਾਊਨਟਾਊਨ (Downtown) ਟਰਮੀਨਲਾਂ ਵਿਖੇ ਵੰਡੇ ਜਾਣਗੇ।

ਹੋਰ ਵੇਰਵਿਆਂ ਦਾ ਐਲਾਨ, ਆਉਣ ਵਾਲੇ ਹਫ਼ਤਿਆਂ ਵਿੱਚ ਕੀਤਾ ਜਾਵੇਗਾ।

ਪੀਲ ਪਬਲਿਕ ਹੈਲਥ (Peel Public Health) ਅਤੇ ਓਨਟੈਰੀਓ ਸਰਕਾਰ (Government of Ontario) ਦੀ, ਪਬਲਿਕ ਟ੍ਰਾਂਜ਼ਿਟ ਤੇ ਮਾਸਕ ਪਹਿਣਨ ਦੀ ਸਲਾਹ ਦੀ ਪਾਲਣਾ ਕਰਦੇ ਹੋਏ, ਬ੍ਰੈਮਪਟਨ ਟ੍ਰਾਂਜ਼ਿਟ ਦੀਆਂ ਸਵਾਰੀਆਂ ਨੂੰ ਜ਼ੋਰਦਾਰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਵੇਲੇ, ਬੱਸਾਂ ਤੇ ਅਤੇ ਟਰਮੀਨਲਾਂ ਵਿਖੇ ਗੈਰ-ਮੈਡੀਕਲ ਮਾਸਕ ਪਹਿਣਨ। ਬ੍ਰੈਮਪਟਨ ਟ੍ਰਾਂਜ਼ਿਟ ਦੀਆਂ ਸਵਾਰੀਆਂ ਅਤੇ ਓਪਰੇਟਰਾਂ ਲਈ, 2 ਜੁਲਾਈ ਤੋਂ ਗੈਰ-ਮੈਡੀਕਲ ਮਾਸਕ ਪਹਿਣਨਾ ਜ਼ਰੂਰੀ ਹੋਵੇਗਾ, ਜਦੋਂ ਕਿਰਾਏ ਦੀ ਅਦਾਇਗੀ ਅਤੇ ਮੋਹਰਲੇ ਦਰਵਾਜ਼ੇ ਤੋਂ ਚੜਨਾ (ਫਰੰਟ ਡੋਰ ਬੋਰਡਿੰਗ) ਮੁੜ ਬਹਾਲ ਕੀਤਾ ਜਾਏਗਾ।

ਹਾਲਾਂਕਿ ਮਾਸਕ ਜ਼ਰੂਰੀ ਹੋਣਗੇ, ਪਰ ਦੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਾਂ ਅਪਾਹਜ ਲੋਕਾਂ ਲਈ ਜਾਂ ਜੇ ਲੋਕ ਹੋਰ ਮੈਡੀਕਲ ਸਥਿਤੀਆਂ ਕਾਰਨ ਮਾਸਕ ਨਹੀਂ ਪਹਿਨ ਸਕਦੇ, ਉਹਨਾਂ ਲਈ ਮਾਸਕ ਪਹਿਣਨਾ ਜ਼ਰੂਰੀ ਨਹੀਂ ਹੋਵੇਗਾ।

ਗੈਰ-ਮੈਡੀਕਲ ਮਾਸਕਾਂ ਬਾਰੇ ਹੋਰ ਜਾਣਕਾਰੀ ਲਈ, ਪੀਲ ਪਬਲਿਕ ਹੈਲਥ ਦੀ [ਵੈਬਸਾਈਟ \(website\)](#) ਅਤੇ ਓਨਟੈਰੀਓ ਸਰਕਾਰ ਦੀ [ਵੈਬਸਾਈਟ \(website\)](#) ਤੇ ਜਾਓ। ਇਸ ਜਾਣਕਾਰੀ ਵਿੱਚ ਸ਼ਾਮਲ ਹੈ, ਤੁਹਾਡੇ ਗੈਰ-ਮੈਡੀਕਲ ਮਾਸਕ ਨੂੰ ਚੰਗੀ ਤਰ੍ਹਾਂ ਕਿਵੇਂ ਪਹਿਣਨਾ ਹੈ, ਫਿਟ ਕਰਨਾ ਹੈ, ਹਟਾਉਣਾ ਹੈ ਅਤੇ ਸਾਫ਼ ਕਰਨਾ ਹੈ।

ਕੋਵਿਡ-19 ਤੋਂ ਸੁਰੱਖਿਆ ਸਬੰਧੀ ਉਪਾਅ

ਵੱਧ ਵਾਰ ਸਫ਼ਾਈ ਅਤੇ ਸੈਨੀਟਾਈਜ਼ ਕਰਨ ਦਾ ਸ਼ੈਡਿਊਲ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗਾ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਓਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਮਪਟਨ ਟ੍ਰਾਂਜ਼ਿਟ ਦਾ ਟੀਚਾ ਹੈ। ਇਸ ਵੇਲੇ ਜ਼ਿਆਦਾਤਰ ਬੱਸਾਂ ਨੂੰ ਹਰੇਕ 24 ਘੰਟਿਆਂ ਵਿੱਚ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾ ਰਿਹਾ ਹੈ ਅਤੇ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।

ਸਿਟੀ, ਸਵਾਰੀਆਂ ਨੂੰ ਬੇਨਤੀ ਕਰਦੀ ਹੈ ਕਿ ਉਹ ਮਾਸਕ ਪਹਿਨ ਕੇ ਵੀ, ਬੱਸਾਂ ਵਿੱਚ, ਟਰਮੀਨਲਾਂ ਤੇ ਅਤੇ ਬਸ ਸਟੋਪਸ ਤੇ ਲਗਾਤਾਰ ਸਰੀਰਕ ਦੂਰੀ ਕਾਇਮ ਰੱਖਣ। ਸਵਾਰੀਆਂ ਨੂੰ ਇਹ ਵੀ ਯਾਦ ਕਰਾਇਆ ਜਾਂਦਾ ਹੈ ਕਿ ਉਹ ਸਫ਼ਰ ਕਰਦੇ ਸਮੇਂ, ਹੈਂਡ ਸੈਨੀਟਾਈਜ਼ਰ ਜਾਂ ਵਾਈਪਸ ਜਿਹੇ, ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖਣ, ਵਾਰ-ਵਾਰ ਆਪਣੇ ਹੱਥ ਧੋਣ ਅਤੇ ਖੰਘਦੇ ਜਾਂ ਨਿੱਛਾਂ ਮਾਰਦੇ ਸਮੇਂ, ਮੂੰਹ ਨੂੰ ਆਪਣੀ ਕੂਹਣੀ ਨਾਲ ਢਕ ਲੈਣ।

ਪੀਲ ਪਬਲਿਕ ਹੈਲਥ ਦੇ ਮਾਰਗ ਦਰਸ਼ਨ ਨਾਲ, ਸਿਟੀ ਆਫ ਬ੍ਰੈਂਪਟਨ ਹਰ ਕਿਸੇ ਨੂੰ ਗੈਰ-ਮੈਡੀਕਲ ਮਾਸਕ ਪਹਿਣਨ ਦੀ ਸਲਾਹ ਦਿੰਦੀ ਹੈ, ਖਾਸ ਕਰਕੇ ਉਹਨਾਂ ਥਾਵਾਂ ਤੇ, ਜਿੱਥੇ ਸਰੀਰਕ ਦੂਰੀ ਰੱਖਣਾ ਮੁਸ਼ਕਲ ਹੋ ਸਕਦਾ ਹੈ। ਸਿਟੀ ਆਫ ਬ੍ਰੈਂਪਟਨ, ਜੋਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ ਅਤੇ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ (Brampton Emergency Management Office) ਵਿਖੇ ਆਪਣੇ ਭਾਈਵਾਲਾਂ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਨਿਯਮਿਤ ਅੱਪਡੇਟਾਂ ਲਈ www.brampton.ca/covid19 ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ bramptontransit.com ਤੇ ਜਾਓ ਜਾਂ Twitter ਤੇ @bramptontransit ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ (Contact Centre) ਵਿਖੇ 905.874.2999 ਤੇ ਪੁੱਛੇ ਜਾ ਸਕਦੇ ਹਨ।

ਹਵਾਲੇ

“ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ ਬ੍ਰੈਂਪਟਨ ਟ੍ਰਾਂਜ਼ਿਟ ਟਰਮੀਨਲਾਂ ਵਿਖੇ, ਸਵਾਰੀਆਂ ਨੂੰ 100,000 ਗੈਰ-ਮੈਡੀਕਲ ਮਾਸਕ ਵੰਡਾਂਗੇ। ਜੇਕਰ ਤੁਸੀਂ ਬ੍ਰੈਂਪਟਨ ਟ੍ਰਾਂਜ਼ਿਟ ਦੀ ਸਵਾਰੀ ਹੋ, ਤਾਂ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਗੈਰ-ਮੈਡੀਕਲ ਮਾਸਕ ਪ੍ਰਾਪਤ ਕਰੋ ਅਤੇ ਬੱਸਾਂ ਅਤੇ ਟਰਮੀਨਲਾਂ ਤੇ ਉਸਨੂੰ ਪਹਿਨੋ। ਇਸ ਬਾਰੇ ਪੀਲ ਪਬਲਿਕ ਹੈਲਥ ਅਤੇ ਓਨਟੈਰੀਓ ਸਰਕਾਰ ਦੀਆਂ ਗਾਈਡਲਾਈਨਾਂ ਦੀ ਪਾਲਣਾ ਕਰੋ ਕਿ ਹਰੇਕ ਦੀ ਸਿਹਤ ਅਤੇ ਸੁਰੱਖਿਆ ਲਈ, ਤੁਹਾਡੇ ਗੈਰ-ਮੈਡੀਕਲ ਮਾਸਕ ਨੂੰ ਚੰਗੀ ਤਰ੍ਹਾਂ ਕਿਵੇਂ ਪਹਿਣਨਾ ਹੈ, ਫਿਟ ਕਰਨਾ ਹੈ, ਹਟਾਉਣਾ ਹੈ ਅਤੇ ਸਾਫ਼ ਕਰਨਾ ਹੈ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

“ਸਿਹਤ ਅਤੇ ਸੁਰੱਖਿਆ, ਸਾਡੀ ਸਿਟੀ ਕਾਉਂਸਿਲ ਦੀ ਤਰਜੀਹ ਹੈ, ਖਾਸ ਕਰਕੇ ਜਦੋਂ ਕੋਵਿਡ-19 ਦੇ ਦੌਰਾਨ, ਨਿਵਾਸੀਆਂ ਨੂੰ ਸੁਰੱਖਿਅਤ ਰੂਪ ਨਾਲ ਗਤੀਸ਼ੀਲ ਰੱਖਣ ਦੀ ਗੱਲ ਆਉਂਦੀ ਹੈ। ਅਸੀਂ ਸਵਾਰੀਆਂ ਲਈ, ਬ੍ਰੈਂਪਟਨ ਟ੍ਰਾਂਜ਼ਿਟ ਤੇ ਸਫ਼ਰ ਕਰਦੇ ਸਮੇਂ ਗੈਰ-ਮੈਡੀਕਲ ਮਾਸਕ ਪ੍ਰਾਪਤ ਕਰਨ ਨੂੰ ਅਸਾਨ ਬਣਾ ਰਹੇ ਹਾਂ – ਮਾਸਕ ਖ਼ਤਮ ਹੋਣ ਤੱਕ, ਇਹਨਾਂ ਨੂੰ ਪ੍ਰਾਪਤ ਕਰਨਾ, ਤੁਹਾਡੇ ਰੋਜ਼ਾਨਾ ਸਫ਼ਰ ਵਾਂਗ ਹੀ ਅਸਾਨ ਹੈ।”

- ਰੋਏਨਾ ਸੈਨਟੋਸ (Rowena Santos), ਰੀਜਨਲ ਕਾਉਂਸਲਰ ਵਾਰਡਸ 1 ਅਤੇ 5; ਚੇਅਰ, ਕਮਿਊਨਿਟੀ ਸਰਵਿਸਿਜ਼, ਸਿਟੀ ਆਫ ਬ੍ਰੈਂਪਟਨ

“ਕਿਉਂਕਿ ਸਿਟੀ ਆਫ ਬ੍ਰੈਂਪਟਨ ਦੁਬਾਰਾ ਖੁੱਲ੍ਹ ਰਹੀ ਹੈ ਅਤੇ ਕੋਵਿਡ-19 ਤੋਂ ਬਾਹਰ ਆ ਰਹੀ ਹੈ, ਅਸੀਂ ਸਾਡੇ ਭਾਈਚਾਰੇ ਲਈ ਸਿਹਤਮੰਦ ਅਤੇ ਸੁਰੱਖਿਅਤ ਟ੍ਰਾਂਜ਼ਿਟ ਸੇਵਾ ਪ੍ਰਦਾਨ ਕਰਨ ਲਈ ਸਮਰਪਿਤ ਹਾਂ। ਪੀਲ ਪਬਲਿਕ ਹੈਲਥ ਅਤੇ ਓਨਟੈਰੀਓ ਸਰਕਾਰ ਦੀ ਸਲਾਹ ਨਾਲ, ਅਸੀਂ ਇਹਨਾਂ ਮਾਸਕਾਂ ਨੂੰ, ਸਿਹਤਮੰਦ ਅਤੇ ਸੁਰੱਖਿਅਤ ਤਰੀਕੇ ਨਾਲ ਸਵਾਰੀਆਂ ਨੂੰ ਦੇਣ ਲਈ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਕਰ ਰਹੇ ਹਾਂ।”

- ਡੇਵਿਡ ਬੈਰਿਕ (David Barrick), ਚੀਫ ਐਡਮਿਨਿਸਟ੍ਰੇਟਿਵ ਅਫਸਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਂਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੱਨ-ਸੁਵੱਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](https://twitter.com/bramptontransit), [Facebook](https://facebook.com/bramptontransit), ਅਤੇ [Instagram](https://instagram.com/bramptontransit) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca